

ਰਾਗੁ ਸੂਹੀ ਮਹ ਲਾ ੪ ਅਸਟਪਦੀਆ ਘਰੁ ੧੦ ੧ੳ ਸਤਿਗੁਰ ਪ੍ਰਸਾਦਿ ॥ ਅੰਦਰਿ ਸਚਾ ਨੇਹੁ
 ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹਣੈ ॥ ਮੈ ਹਰਿ ਹਰਿ ਨਾਮੁ
 ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥ ੧॥ ਰਹਾਉ ॥ ਹਉ ਸਤਿਗੁਰੁ ਵੇਖਿ
 ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥
 ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ
 ਸਹਜਿ ਪੀਏਉ ॥ ੩॥ ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ
 ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥ ੪॥ ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ
 ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ {ਪੰਨਾ 758}

ਪਦਅਰਥ:- ਅੰਦਰਿ—(ਮੇਰੇ) ਹਿਰਦੇ ਵਿਚ। ਸਚਾ ਨੇਹੁ—ਸਦਾ ਕਾਇਮ ਰਹਿਣ ਵਾਲਾ ਪਿਆਰ। ਪ੍ਰੀਤਮ
 ਆਪਣੈ—ਆਪਣੇ ਪ੍ਰੀਤਮ ਪ੍ਰਭੂ ਦਾ। ਨਿਹਾਲੁ—ਪ੍ਰਸੰਨ। ਜਾ—ਜਦੋਂ। ਦੇਖਾ—ਦੇਖਾਂ, ਮੈਂ ਦੇਖਦਾ ਹਾਂ।1।

ਵਿਸਾਹੁ—ਸਰਮਾਇਆ। ਤੇ—ਤੋਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹੁ—
 ਬਹੁਤ ਡੂੰਘਾ।1। ਰਹਾਉ।

ਹਉ—ਮੈਂ। ਵੇਖਿ—ਵੇਖ ਕੇ। ਵਿਗਸੀਆ—ਖਿੜ ਗਈ ਹਾਂ। ਨਾਮੇ—ਨਾਮਿ, ਨਾਮ ਵਿਚ। ਮੇਲਿਅਨੁ—ਮਿਲਾ ਲਏ
 ਹਨ। ਮੋਖ ਦੁਆਰੁ—ਮੁਕਤੀ ਦਾ ਦਰਵਾਜ਼ਾ।2।

ਬਿਰਹੀ—ਪ੍ਰੇਮੀ। ਤ—ਤਾਂ। ਦੇਉ—ਦੇਉਂ, ਮੈਂ ਦੇ ਦਿਆਂ। ਪੂਰਬਿ—ਪਹਿਲੇ ਜਨਮ ਵਿਚ। ਅੰਮ੍ਰਿਤੁ—ਆਤਮਕ
 ਜੀਵਨ ਦੇਣ ਵਾਲਾ ਨਾਮ-ਜਲ। ਸਹਜਿ—ਆਤਮਕ ਅਡੋਲਤਾ ਵਿਚ। ਪੀਏਉ—ਪੀਏਉਂ, ਪੀਵਾਂ।3।

ਆਲਾਉ—ਆਲਾਉਂ, ਮੈਂ ਉੱਚਾਰਾਂ। ਤਾ ਕੇ—ਉਸ ਦੇ। ਪਾਉ—ਪੈਰ।4।

ਲੋੜਿ ਲਹੁ—ਲੱਭ ਲਵੋ, ਲੱਭ ਦੇਵੋ। ਮੈ—ਮੈਨੂੰ। ਸਤਿਗੁਰਿ ਮਿਲਿਐ—ਜੇ ਗੁਰੂ ਮਿਲ ਪਏ। ਸੁਭਾਇ—ਪਿਆਰ-
 ਰੰਗ ਵਿਚ।5।

ਅਰਥ:- ਹੇ ਭਾਈ! ਪੂਰੇ ਗੁਰੂ ਪਾਸੋਂ ਮੈਂ ਉਸ ਪਰਮਾਤਮਾ ਦਾ ਨਾਮ-ਸਰਮਾਇਆ ਪ੍ਰਾਪਤ ਕਰ ਲਿਆ ਹੈ ਜੋ ਆਤਮਕ
 ਜੀਵਨ ਦੇਣ ਵਾਲਾ ਹੈ, ਜੋ (ਗੁਰੂ ਤੋਂ ਬਿਨਾ) ਅਪਹੁੰਚ ਹੈ, ਜੋ ਬੜੇ ਡੂੰਘੇ ਦਿਲ ਵਾਲਾ ਹੈ।1। ਰਹਾਉ।

ਹੇ ਭਾਈ! (ਗੁਰੂ ਨੇ) ਆਪਣੇ ਪਿਆਰੇ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਪਿਆਰ ਮੇਰੇ ਹਿਰਦੇ ਵਿਚ ਪੈਦਾ ਕਰ
 ਦਿੱਤਾ ਹੈ, (ਤਾਹੀਏਂ) ਜਦੋਂ ਮੈਂ ਗੁਰੂ ਨੂੰ ਆਪਣੇ ਸਾਹਮਣੇ ਵੇਖਦਾ ਹਾਂ, ਤਾਂ ਮੇਰਾ ਤਨ ਮੇਰਾ ਮਨ ਖਿੜ ਪੈਂਦਾ ਹੈ।1।

ਹੇ ਭਾਈ! ਗੁਰੂ ਨੂੰ ਵੇਖ ਕੇ ਮੇਰੀ ਜਿੰਦ ਖਿੜ ਪੈਂਦੀ ਹੈ, (ਗੁਰੂ ਦੀ ਕਿਰਪਾ) ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ
 ਬਣ ਗਿਆ ਹੈ। (ਜਿਨ੍ਹਾਂ ਨੂੰ ਗੁਰੂ ਨੇ) ਮੇਹਰ ਕਰ ਕੇ (ਪਰਮਾਤਮਾ ਦੇ ਚਰਨਾਂ ਨਾਲ) ਜੋੜ ਦਿੱਤਾ, ਉਹਨਾਂ ਨੇ
 (ਦੁਨੀਆ ਦੇ ਮੋਹ ਤੋਂ) ਖਲਾਸੀ ਦਾ ਦਰਵਾਜ਼ਾ ਲੱਭ ਲਿਆ।2।

ਹੇ ਭਾਈ! ਗੁਰੂ ਪਰਮਾਤਮਾ ਦੇ ਨਾਮ ਦਾ ਪ੍ਰੇਮੀ ਹੈ, ਜੇ ਮੈਨੂੰ ਗੁਰੂ ਮਿਲ ਪਏ ਤਾਂ ਮੈਂ ਆਪਣਾ ਤਨ ਆਪਣਾ ਮਨ ਉਸ
 ਦੇ ਅੱਗੇ ਭੇਟ ਰੱਖ ਦਿਆਂ। ਜੇ ਪੂਰਬਲੇ ਸਮੇਂ ਵਿਚ (ਗੁਰੂ ਦੇ ਮਿਲਾਪ ਦਾ ਲੇਖ ਮੱਥੇ ਉਤੇ) ਲਿਖਿਆ ਹੋਵੇ, ਤਾਂ ਹੀ
 (ਗੁਰੂ ਪਾਸੋਂ ਲੈ ਕੇ) ਮੈਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਤਮਕ ਅਡੋਲਤਾ ਵਿਚ ਪੀ ਸਕਦਾ ਹਾਂ।3।

ਹੇ ਭਾਈ! ਸੁੱਤੇ ਪਿਆਂ ਭੀ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਉੱਠਦੇ ਸਾਰ ਭੀ ਮੈਂ ਗੁਰੂ ਦਾ ਨਾਮ ਉਚਾਰਾਂ—
 ਜੇ ਇਹੋ ਜਿਹੀ ਮਤਿ ਦੇਣ ਵਾਲੇ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਸੱਜਣ ਮੈਨੂੰ ਮਿਲ ਪਏ, ਤਾਂ ਮੈਂ ਉਸ ਦੇ ਪੈਰ

ਧੋਵਾਂ।4।

ਹੇ ਭਾਈ! ਕੋਈ ਅਜੇਹਾ ਸੱਜਣ ਮੈਨੂੰ ਲੱਭ ਦੇਵੇ, ਜੇਹੜਾ ਮੈਨੂੰ ਪ੍ਰੀਤਮ-ਗੁਰੂ ਮਿਲਾ ਦੇਵੇ। ਗੁਰੂ ਦੇ ਮਿਲਿਆਂ ਹੀ ਪਰਮਾਤਮਾ (ਦਾ ਮਿਲਾਪ) ਹਾਸਲ ਹੁੰਦਾ ਹੈ। (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ) ਪਰਮਾਤਮਾ ਆਤਮਕ ਅਡੋਲਤਾ ਵਿਚ ਪਿਆਰ-ਰੰਗ ਵਿਚ ਮਿਲ ਪੈਂਦਾ ਹੈ।5।

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਉ ਬਿਨੁ ਦੇਖੇ ਮਰਿ ਜਾਉ ॥੬॥ ਜਿਉ ਮਛਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥ ੮ ॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ {ਪੰਨਾ 759}

ਪਦਅਰਥ:- ਸਾਗਰੁ—ਸਮੁੰਦਰ। ਤਿਸੁ—ਉਸ (ਗੁਰੂ) ਨੂੰ। ਹਉ—ਮੈਂ। ਨ ਜੀਵਉ—(ਆਤਮਕ ਜੀਵਨ) ਜੀਉ ਨਹੀਂ ਸਕਦਾ। ਮਰਿ ਜਾਉ—ਮਰਿ ਜਾਉਂ, ਮੇਰੀ ਆਤਮਕ ਮੌਤ ਹੋ ਜਾਂਦੀ ਹੈ।6।

ਕਿਤੈ ਉਪਾਇ—ਕਿਸੇ ਭੀ ਜਤਨ ਨਾਲ। ਨ ਜੀਵਈ—ਨ ਜੀਵੈ, ਆਤਮਕ ਜੀਵਨ ਕਾਇਮ ਨਹੀਂ ਰੱਖ ਸਕਦਾ।7।

ਸੇਤੀ—ਨਾਲ। ਪਿਰਹੜੀ—ਪਿਆਰ। ਕਿਉ ਜੀਵਾ—ਕਿਉਂ ਜੀਵਾਂ? ਕਿਵੇਂ ਜੀ ਸਕਦਾ ਹਾਂ? ਮਾਉ—ਹੇ ਮਾਂ! ਆਧਾਰੁ—ਆਸਰਾ। ਲਾਗਿ ਰਹਾਉ—ਲੱਗ ਕੇ ਟਿਕ ਸਕਦਾ ਹਾਂ।8।

ਤੁਠਾ—ਪ੍ਰਸੰਨ। ਮਾਇ—ਹੇ ਮਾਂ! ਧਰ—ਆਸਰਾ। ਨਾਮਿ—ਨਾਮ ਵਿਚ। ਲਿਵ ਲਾਇ—ਸੁਰਤਿ ਜੋੜ ਕੇ। ਰਹਾ—ਰਹਿ ਸਕਦਾ ਹਾਂ।9।

ਅਰਥ:- ਹੇ ਭਾਈ! ਗੁਰੂ ਗੁਣਾਂ ਦਾ ਸਮੁੰਦਰ ਹੈ, ਪਰਮਾਤਮਾ ਦੇ ਨਾਮ ਦਾ ਸਮੁੰਦਰ ਹੈ। ਉਸ ਗੁਰੂ ਦਾ ਦਰਸਨ ਕਰਨ ਦੀ ਤੈਨੂੰ ਤਾਂਘ ਲੱਗੀ ਹੋਈ ਹੈ। ਮੈਂ ਉਸ ਗੁਰੂ ਤੋਂ ਬਿਨਾ ਇਕ ਘੜੀ ਭਰ ਭੀ ਆਤਮਕ ਜੀਵਨ ਕਾਇਮ ਨਹੀਂ ਰੱਖ ਸਕਦਾ। ਗੁਰੂ ਦਾ ਦਰਸਨ ਕਰਨ ਤੋਂ ਬਿਨਾ ਮੇਰੀ ਆਤਮਕ ਮੌਤ ਹੋ ਜਾਂਦੀ ਹੈ।6।

ਹੇ ਭਾਈ! ਜਿਵੇਂ ਮੱਛੀ ਪਾਣੀ ਤੋਂ ਬਿਨਾ ਹੋਰ ਕਿਸੇ ਭੀ ਜਤਨ ਨਾਲ ਜੀਉਂਦੀ ਨਹੀਂ ਰਹਿ ਸਕਦੀ, ਤਿਵੇਂ ਪਰਮਾਤਮਾ ਤੋਂ ਬਿਨਾ ਸੰਤ ਭੀ ਜੀਉ ਨਹੀਂ ਸਕਦਾ, ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਆਪਣੀ ਆਤਮਕ ਮੌਤ ਸਮਝਦਾ ਹੈ।7।

ਹੇ ਮਾਂ! ਮੇਰਾ ਆਪਣੇ ਗੁਰੂ ਨਾਲ ਡੂੰਘਾ ਪਿਆਰ ਹੈ। ਗੁਰੂ ਤੋਂ ਬਿਨਾ ਮੈਂ ਕਿਵੇਂ ਜੀਉ ਸਕਦਾ ਹਾਂ? ਗੁਰੂ ਦੀ ਬਾਣੀ ਮੇਰਾ ਸਹਾਰਾ ਹੈ। ਗੁਰੂ ਦੀ ਬਾਣੀ ਵਿਚ ਜੁੜ ਕੇ ਹੀ ਮੈਂ ਰਹਿ ਸਕਦਾ ਹਾਂ।8।

ਹੇ ਮਾਂ! ਪਰਮਾਤਮਾ ਦਾ ਨਾਮ ਰਤਨ (ਵਰਗਾ ਕੀਮਤੀ ਪਦਾਰਥ) ਹੈ। ਗੁਰੂ (ਜਿਸ ਉਤੇ) ਪ੍ਰਸੰਨ (ਹੁੰਦਾ ਹੈ, ਉਸ ਨੂੰ ਇਹ ਰਤਨ) ਦੋਂਦਾ ਹੈ। ਸਦਾ-ਬਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਮੇਰਾ ਆਸਰਾ ਬਣ ਚੁਕਾ ਹੈ। ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜ ਕੇ ਹੀ ਮੈਂ ਰਹਿ ਸਕਦਾ ਹਾਂ।9।

ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥ ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥ ੧੧ ॥ ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥ ੧੨ ॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥

ਓਹੁ ਅਭਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥ ੧੩ ॥ ਰਾਮ ਨਾਮ ਧਨੁ ਸੰਚਿਆ ਸਾਬਤੁ
ਪ੍ਰੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੪॥੧॥੨॥੧੧॥ {ਪੰਨਾ 759}

ਪਦਾਰਥ:- ਗੁਰ ਬਿਆਨੁ—ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ। ਪਦਾਰਥ—ਕੀਮਤੀ ਚੀਜ਼।
ਨਾਮੋ—ਨਾਮ ਹੀ। ਦੇਇ ਦ੍ਰਿੜਾਇ—ਹਿਰਦੇ ਵਿਚ ਪੱਕਾ ਕਰ ਦੋਦਾ ਹੈ। ਲਹੈ—ਹਾਸਲ ਕਰਦਾ ਹੈ। ਆਇ—ਆ
ਕੇ।10।

ਅਕਥ—ਜੋ ਬਿਆਨ ਨਾਹ ਕੀਤੀ ਜਾ ਸਕੇ। ਕੇ ਪ੍ਰੀਤਮੁ—(ਜੇ) ਕੋਈ ਪਿਆਰਾ ਸੱਜਣ। ਆਇ—ਆ ਕੇ। ਦੇਵਾ—
ਦੇਵਾਂ। ਨਿਵਿ—ਨਿਉਂ ਕੇ। ਲਾਗਾ—ਲਾਗਾਂ। ਪਾਇ—ਪੈਰੀਂ।11।

ਏਕੁ ਤੂੰ—ਸਿਰਫ ਤੂੰ ਹੀ। ਸੁਜਾਣੁ—ਸਿਆਣਾ। ਸਤਿਗੁਰਿ—ਗੁਰੂ ਨੇ। ਮੀਤਿ—ਮਿੱਤਰ ਨੇ। ਤਾਣੁ—ਆਸਰਾ।12।

ਆਵੈ—ਜੰਮਦਾ। ਜਾਇ—ਮਰਦਾ। ਅਭਿਨਾਸੀ—ਨਾਸ-ਰਹਿਤ।13।

ਸੰਚਿਆ—ਇਕੱਠਾ ਕੀਤਾ। ਸਾਬਤੁ—ਕਦੇ ਨਾਹ ਘਟਣ ਵਾਲੀ। ਮੰਨਿਆ—ਸਤਕਾਰਿਆ ਜਾਂਦਾ ਹੈ। ਸਾਬਾਸਿ—
ਸਾਬਾਸ, ਥਾਪਣਾ।14।

ਅਰਥ:- ਹੇ ਭਾਈ! ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ ਇਕ ਕੀਮਤੀ ਚੀਜ਼ ਹੈ। ਗੁਰੂ ਦਾ ਦਿੱਤਾ
ਹੋਇਆ ਹਰਿ-ਨਾਮ ਕੀਮਤੀ ਪਦਾਰਥ ਹੈ। ਜਿਸ ਮਨੁੱਖ ਦੇ ਭਾਗਾਂ ਵਿਚ ਇਸ ਦੀ ਪ੍ਰਾਪਤੀ ਲਿਖੀ ਹੈ, ਉਹ ਮਨੁੱਖ
ਗੁਰੂ ਦੀ ਚਰਨੀ ਆ ਲੱਗਦਾ ਹੈ, ਤੇ ਇਹ ਪਦਾਰਥ ਹਾਸਲ ਕਰ ਲੈਂਦਾ ਹੈ। ਗੁਰੂ ਉਸ ਦੇ ਹਿਰਦੇ ਵਿਚ ਹਰਿ-ਨਾਮ
ਪੱਕਾ ਕਰ ਦੋਦਾ ਹੈ।10।

ਹੇ ਭਾਈ! ਪ੍ਰਭੂ ਦੇ ਪ੍ਰੇਮ ਦੀ ਕਹਾਣੀ ਹਰ ਕੋਈ ਬਿਆਨ ਨਹੀਂ ਕਰ ਸਕਦਾ। ਜੇ ਕੋਈ ਪਿਆਰਾ ਸੱਜਣ ਮੈਨੂੰ ਆ ਕੇ
ਇਹ ਕਹਾਣੀ ਸੁਣਾਏ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ, ਲਿਫ ਲਿਫ ਕੇ ਉਸ ਦੇ ਪੈਰਾਂ ਤੇ ਢਹਿ
ਪਵਾਂ।11।

ਹੇ ਪ੍ਰਭੂ! ਸਿਰਫ ਤੂੰ ਹੀ ਮੇਰਾ (ਅਸਲ) ਸੱਜਣ ਹੈਂ। ਤੂੰ ਸਭ ਦਾ ਪੈਦਾ ਕਰਨ ਵਾਲਾ ਹੈ, ਸਭ ਵਿਚ ਵਿਆਪਕ ਹੈ, ਸਭ
ਦੀ ਜਾਣਨ ਵਾਲਾ ਹੈ। ਮਿੱਤਰ ਗੁਰੂ ਨੇ ਮੈਨੂੰ ਤੇਰੇ ਨਾਲ ਮਿਲਾ ਦਿੱਤਾ ਹੈ। ਮੈਨੂੰ ਸਦਾ ਹੀ ਤੇਰਾ ਸਹਾਰਾ ਹੈ।12।

ਹੇ ਭਾਈ! ਪਿਆਰਾ ਗੁਰੂ (ਦੱਸਦਾ ਹੈ ਕਿ) ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ
ਨਾਹ ਮਰਦਾ ਹੈ। ਉਹ ਪੁਰਖ-ਪ੍ਰਭੂ ਕਦੇ ਨਾਸ ਹੋਣ ਵਾਲਾ ਨਹੀਂ, ਉਹ ਸਭਨਾਂ ਵਿਚ ਮੌਜੂਦ ਹੈ।13।

ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਥਾਪਣਾ ਦੇ ਦਿੱਤੀ ਉਸ ਨੇ ਪਰਮਾਤਮਾ ਦਾ ਨਾਮ-ਧਨ
ਇਕੱਠਾ ਕਰ ਲਿਆ, ਉਸ ਦੀ ਇਹ ਰਾਸਿ-ਪ੍ਰੰਜੀ ਸਦਾ ਅਖੁੱਟ ਰਹਿੰਦੀ ਹੈ, ਤੇ ਉਸ ਨੂੰ ਪ੍ਰਭੂ ਦੀ ਦਰਗਾਹ ਵਿਚ
ਸਤਕਾਰ ਪ੍ਰਾਪਤ ਹੁੰਦਾ ਹੈ।14।1।2।11।

ਨੋਟ:- ਘਰ 10 ਦੀ ਅਸਟਪਦੀ 1

ਸੂਹੀ ਵਿਚ ਮ: 4 ਦੀਆਂ ਅਸਟਪਦੀਆਂ 2

ਕੁਲ ਅਸਟਪਦੀਆਂ—11